

ਸੂਹੀ ਮਹਲਾ ੪ ॥

Soohee, Fourth Mehl:

ਜਿਸ ਨੇ ਹਰਿ ਸੁਖਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥

That mortal, with whom the Lord is pleased, repeats the Glorious Praises of the Lord; he alone is a devotee, and he alone is approved.

ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥

How can his glory be described? Within his heart, the Primal Lord, the Lord God, abides. ||1||

ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥

Sing the Glorious Praises of the Lord of the Universe; focus your meditation on the True Guru. ||1||Pause||

ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥

He is the True Guru - service to the True Guru is fruitful and rewarding. By this service, the greatest treasure is obtained.

ਜੇ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥

The faithless cynics in their love of duality and sensual desires, harbor foul-smelling urges. They are totally useless and ignorant. ||2||

ਜਿਸ ਨੇ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥

One who has faith - his singing is approved. He is honored in the Court of the Lord.

ਜੇ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੁਠੁ ਗੁਮਾਨੁ ॥੩॥

Those who lack faith may close their eyes, hypocritically pretending and faking devotion, but their false pretenses shall soon wear off. ||3||

ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥

My soul and body are totally Yours, Lord; You are the Inner-knower, the Searcher of hearts, my Primal Lord God.

ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥

So speaks servant Nanak, the slave of Your slaves; as You make me speak, so do I speak. ||4||4||11||